

ਭੈਰਉ ਮਹਲਾ ੫ ॥

Bhairao, Fifth Mehl:

ਤੇਰੀ ਟੇਕ ਰਹਾ ਕਲਿ ਮਾਹਿ ॥

With Your Support, I survive in the Dark Age of Kali Yuga.

ਤੇਰੀ ਟੇਕ ਤੇਰੇ ਗੁਣ ਗਾਹਿ ॥

With Your Support, I sing Your Glorious Praises.

ਤੇਰੀ ਟੇਕ ਨ ਪੋਹੈ ਕਾਲੁ ॥

With Your Support, death cannot even touch me.

ਤੇਰੀ ਟੇਕ ਬਿਨਸੈ ਜੰਜਾਲੁ ॥੧॥

With Your Support, my entanglements vanish. ||1||

ਦੀਨ ਦੁਨੀਆ ਤੇਰੀ ਟੇਕ ॥

In this world and the next, I have Your Support.

ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥

The One Lord, our Lord and Master, is all-pervading. ||1||Pause||

ਤੇਰੀ ਟੇਕ ਕਰਉ ਆਨੰਦ ॥

With Your Support, I celebrate blissfully.

ਤੇਰੀ ਟੇਕ ਜਪਉ ਗੁਰ ਮੰਤ ॥

With Your Support, I chant the Guru's Mantra.

ਤੇਰੀ ਟੇਕ ਤਰੀਐ ਭਉ ਸਾਗਰੁ ॥

With Your Support, I cross over the terrifying world-ocean.

ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥

The Perfect Lord, our Protector and Savior, is the Ocean of Peace. ||2||

ਤੇਰੀ ਟੇਕ ਨਾਹੀ ਭਉ ਕੋਇ ॥

With Your Support, I have no fear.

ਅੰਤਰਜਾਮੀ ਸਾਚਾ ਸੋਇ ॥

The True Lord is the Inner-knower, the Searcher of hearts.

ਤੇਰੀ ਟੇਕ ਤੇਰਾ ਮਨਿ ਤਾਣੁ ॥

With Your Support, my mind is filled with Your Power.

ਈਹਾਂ ਊਹਾਂ ਤੂ ਦੀਬਾਣੁ ॥੩॥

Here and there, You are my Court of Appeal. ||3||

ਤੇਰੀ ਟੇਕ ਤੇਰਾ ਭਰਵਾਸਾ ॥

I take Your Support, and place my faith in You.

ਸਗਲ ਧਿਆਵਹਿ ਪ੍ਰਭ ਗੁਣਤਾਸਾ ॥

All meditate on God, the Treasure of Virtue.

ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥

Chanting and meditating on You, Your slaves celebrate in bliss.

ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

Nanak meditates in remembrance on the True Lord, the Treasure of Virtue.

||4||26||39||